

## Today's Hukamnama from Sri Darbar Sahib, Sri Amritsar.

June 17<sup>th</sup>, 2026 - Wednesday - 04:30 AM. IST

ਸੋਰਠਿ ਮਹਲਾ ੫ ॥

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ  
ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ  
ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ  
ਦੇਵਹਿ ॥ ਹਰਿ ਗੋਵਿੰਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਬੁੱਧਵਾਰ, ੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੭ ਜੂਨ, ੨੦੨੬ (ਅੰਗ: ੬੨੬)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ,  
ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ  
ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖਸ਼ ਦਿੱਤੇ। ੧। ਹੇ ਭਾਈ! ਸਾਰੇ ਸਿੱਖ  
ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ  
ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ  
ਦਿੱਤੀ। ਰਹਾਉ। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ  
ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-  
ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ  
ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ  
ਹਾਂ। ੨।੬।੭੦।

English Translation:

**SORAT'H, FIFTH MEHL:**

The Perfect Guru has dispelled the fever. The unstruck melody of  
the sound current resounds. God has bestowed all comforts. In His  
Mercy, He Himself has given them. || 1 || The True Guru Himself  
has eradicated the disease. All the Sikhs and Saints are filled with  
joy, meditating on the Name of the Lord, Har, Har. || Pause ||  
They obtain that which they ask for. God gives to His Saints. God  
saved Hargobind. Servant Nanak speaks the Truth. || 2 || 6 || 70 ||

Wednesday, 3<sup>rd</sup> Assaar (Samvat 558 Nanakshahi) 17<sup>th</sup> June, 2026 (Ang: 626)